

ਸੋਰਠਿ ਮਹਲਾ ੫ ॥

Sorat'h, Fifth Mehl:

ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥

Those whose minds are attached to the lotus feet of the Lord - those humble beings are satisfied and fulfilled.

ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥

But those, within whose hearts the priceless virtue does not abide - those men remain thirsty and unsatisfied. ||1||

ਹਰਿ ਆਰਾਧੇ ਅਰੋਗ ਅਨਦਾਈ ॥

Worshipping the Lord in adoration, one becomes happy, and free of disease.

ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥

But one who forgets my Dear Lord - know him to be afflicted with tens of thousands of illnesses. ||Pause||

ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥

Those who hold tightly to Your Support, God, are happy in Your Sanctuary.

ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥

But those humble beings who forget the Primal Lord, the Architect of Destiny, are counted among the most miserable beings. ||2||

ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥

One who has faith in the Guru, and who is lovingly attached to God, enjoys the delights of supreme ecstasy.

ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥

One who forgets God and forsakes the Guru, falls into the most horrible hell. ||3||

ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਹੀ ਵਰਤਾਰਾ ॥

As the Lord engages someone, so he is engaged, and so does he perform.

ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

Nanak has taken to the Shelter of the Saints; his heart is absorbed in the Lord's feet. ||4||4||15||